

 Print Page

## Sri Guru Granth Sahib

Displaying 499 of

ਬਲਵੰਤਿ ਬਿਆਪਿ ਰਹੀ ਸਭ ਮਹੀ ॥

Balavanth Biaap Rehee Sabh Mehee ||

The power of Maya is pervading everywhere.

ਗੁਜਰੀ (ਮਃ ੫) (੧੪) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੪੯੯ ਪੰ. ੧

Raag Goojree Guru Arjan Dev

ਅਵਰੁ ਨ ਜਾਨਸਿ ਕੋਊ ਮਰਮਾ ਗੁਰ ਕਿਰਪਾ ਤੇ ਲਹੀ ॥੧॥ ਰਹਾਉ ॥

Avar N Jaanas Kooo Maramaa Gur Kirapaa Thae Lehee ||1|| Rehaao ||

Her secret is known only by Guru's Grace - no one else knows it. ||1||Pause||

ਗੁਜਰੀ (ਮਃ ੫) (੧੪) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੪੯੯ ਪੰ. ੧

Raag Goojree Guru Arjan Dev

ਜੀਤਿ ਜੀਤਿ ਜੀਤੇ ਸਭਿ ਥਾਨਾ ਸਗਲ ਭਵਨ ਲਪਟਹੀ ॥

Jeeth Jeeth Jeethae Sabh Thhaanaa Sagal Bhavan Lapattehee ||

Conquering and conquering, she has conquered everywhere, and she clings to the whole world.

ਗੁਜਰੀ (ਮਃ ੫) (੧੪) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੪੯੯ ਪੰ. ੨

Raag Goojree Guru Arjan Dev

ਕਹੁ ਨਾਨਕ ਸਾਧ ਤੇ ਭਾਗੀ ਹੋਇ ਚੇਰੀ ਚਰਨ ਗਹੀ ॥੨॥੫॥੧੪॥

Kahu Naanak Saadhh Thae Bhaagee Hoe Chaeree Charan Gehee ||2||5||14||

Says Nanak, she surrenders to the Holy Saint; becoming his servant, she falls at his feet. ||2||5||14||

ਗੁਜਰੀ (ਮਃ ੫) (੧੪) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੪੯੯ ਪੰ. ੨

Raag Goojree Guru Arjan Dev

ਗੁਜਰੀ ਮਹਲਾ ੫ ॥

Goojaree Mehalaa 5 ||

Goojaree, Fifth Mehl:

ਗੁਜਰੀ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੪੯੯

ਦੁਇ ਕਰ ਜੋਤਿ ਕਰੀ ਬੇਨੰਤੀ ਠਾਕੁਰੁ ਅਪਨਾ ਧਿਆਇਆ ॥

Dhue Kar Jorr Karee Baenanthee Thaakur Apanaa Dhhiaaeiaa ||

With my palms pressed together, I offer my prayer, meditating on my Lord and Master.

ਗੁਜਰੀ (ਮਃ ੫) (੧੫) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੪੯੯ ਪੰ. ੩

Raag Goojree Guru Arjan Dev

ਹਾਥ ਦੇਇ ਰਾਖੇ ਪਰਮੇਸਰਿ ਸਗਲਾ ਦੁਰਤੁ ਮਿਟਾਇਆ ॥੧॥

Haathh Dhaee Raakhae Paramaesar Sagalaa Dhurath Mittaaeiaa ||1||

Giving me His hand, the Transcendent Lord has saved me, and erased all my sins. ||1||

ਗੁਜਰੀ (ਮਃ ੫) (੧੫) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੪੯੯ ਪੰ. ੪

Raag Goojree Guru Arjan Dev

ਠਾਕੁਰ ਹੋਏ ਆਪਿ ਦਇਆਲ ॥

Thaakur Hoeae Aap Dhaeiaal ||

The Lord and Master Himself has become merciful.

ਗੁਜਰੀ (ਮਃ ੫) (੧੫) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੪੯੯ ਪੰ. ੪

Raag Goojree Guru Arjan Dev

ਭਈ ਕਲਿਆਣ ਆਨੰਦ ਰੂਪ ਹੁਈ ਹੈ ਉਬਰੇ ਬਾਲ ਗੁਪਾਲ ॥੧॥ ਰਹਾਉ ॥

Bhee Kaliaan Aanandh Roop Huee Hai Oubarae Baal Gupaal ||1|| Rehaao ||

I have been emancipated, the embodiment of bliss; I am the child of the Lord of the Universe - He has carried me across. ||1||Pause||

ਗੁਜਰੀ (ਮਃ ੫) (੧੫) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੪੯੯ ਪੰ. ੪

Raag Goojree Guru Arjan Dev

ਮਿਲਿ ਵਰ ਨਾਰੀ ਮੰਗਲੁ ਗਾਇਆ ਠਾਕੁਰ ਕਾ ਜੈਕਾਰੁ ॥

Mil Var Naaree Mangal Gaaeiaa Thaakur Kaa Jaikaar ||

Meeting her Husband, the soul-bride sings the songs of joy, and celebrates her Lord and Master.

ਗੁਜਰੀ (ਮਃ ੫) (੧੫) ੨:੧ - ਗੁਰੂ ਗ੍ਰੰਥ ਸਾਹਿਬ : ਅੰਗ ੪੯੯ ਪੰ. ੫

Raag Goojree Guru Arjan Dev

ਕਹੁ ਨਾਨਕ ਤਿਸੁ ਗੁਰ ਬਲਿਹਾਰੀ ਜਿਨਿ ਸਭ ਕਾ ਕੀਆ ਉਧਾਰੁ ॥੨॥੬॥੧੫॥

Kahu Naanak This Gur Balihaaree Jin Sabh Kaa Keeaa Oudhhaar ||2||6||15||

Says Nanak, I am a sacrifice to the Guru, who has emancipated everyone. ||2||6||15||

ਗੁਜਰੀ (ਮਃ ੫) (੧੫) ੨:੨ - ਗੁਰੂ ਗ੍ਰੰਥ ਸਾਹਿਬ : ਅੰਗ ੪੯੯ ਪੰ. ੬

Raag Goojree Guru Arjan Dev

ਗੁਜਰੀ ਮਹਲਾ ੫ ॥

Goojaree Mehalaa 5 ||

Goojaree, Fifth Mehl:

ਗੁਜਰੀ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੪੯੯

ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥

Maath Pithaa Bhaae Suth Bandhapp Thin Kaa Bal Hai Thhuraa ||

Mother, father, siblings, children and relatives - their power is insignificant.

ਗੁਜਰੀ (ਮਃ ੫) (੧੬) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੪੯੯ ਪੰ. ੬

Raag Goojree Guru Arjan Dev

ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥੧॥

Anik Rang Maaeiaa Kae Paekhae Kishh Saathh N Chaalai Bhoraa ||1||

I have seen the many pleasures of Maya, but none goes with them in the end. ||1||

ਗੁਜਰੀ (ਮਃ ੫) (੧੬) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੪੯੯ ਪੰ. ੭

Raag Goojree Guru Arjan Dev

ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥

Thaakur Thujh Bin Aahi N Moraa ||

O Lord Master, other than You, no one is mine.

ਗੁਜਰੀ (ਮਃ ੫) (੧੬) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੪੯੯ ਪੰ. ੮

Raag Goojree Guru Arjan Dev

ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ੍ਹਰਾ ਧੋਰਾ ॥੧॥ ਰਹਾਉ ॥

Mohi Anaathh Niragun Gun Naahee Mai Aahiou Thumharaa Dhhoraa ||1|| Rehaao ||

I am a worthless orphan, devoid of merit; I long for Your Support. ||1||Pause||

ਗੁਜਰੀ (ਮਃ ੫) (੧੬) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੪੯੯ ਪੰ. ੮

Raag Goojree Guru Arjan Dev

ਬਲਿ ਬਲਿ ਬਲਿ ਬਲਿ ਚਰਣ ਤੁਮ੍ਹਾਰੇ ਈਹਾ ਉਹਾ ਤੁਮ੍ਹਾਰਾ ਜੋਰਾ ॥

Bal Bal Bal Bal Charan Thumhaarae Eehaa Oohaa Thumhaaraa Joraa ||

I am a sacrifice, a sacrifice, a sacrifice, a sacrifice to Your lotus feet; here and hereafter, Yours is the only power.

ਗੁਜਰੀ (ਮਃ ੫) (੧੬) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੪੯੯ ਪੰ. ੯

Raag Goojree Guru Arjan Dev

ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥

Saadhhasang Naanak Dharas Paaeiou Binasiou Sagal Nihoraa ||2||7||16||

In the Saadh Sangat, the Company of the Holy, Nanak has obtained the Blessed Vision of Your Darshan; my obligations to all others are annulled. ||2||7||16||

ਗੁਜਰੀ (ਮਃ ੫) (੧੬) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੪੯੯ ਪੰ. ੯

Raag Goojree Guru Arjan Dev

ਗੁਜਰੀ ਮਹਲਾ ੫ ॥

Goojaree Mehalaa 5 ||

Goojaree, Fifth Mehl:

ਗੁਜਰੀ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੪੯੯

ਆਲ ਜਾਲ ਭ੍ਰਮ ਮੋਹ ਤਜਾਵੈ ਪ੍ਰਭ ਸੇਤੀ ਰੰਗੁ ਲਾਈ ॥

Aal Jaal Bhram Moh Thajaavai Prabh Saethee Rang Laaee ||

He rids us of entanglements, doubt and emotional attachment, and leads us to love God.

ਗੁਜਰੀ (ਮਃ ੫) (੧੭) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੪੯੯ ਪੰ. ੧੦

Raag Goojree Guru Arjan Dev

ਮਨ ਕਉ ਇਹ ਉਪਦੇਸੁ ਦਿੜਾਵੈ ਸਹਜਿ ਸਹਜਿ ਗੁਣ ਗਾਈ ॥੧॥

Man Ko Eih Oupadhaes Dhriiraavai Sehaj Sehaj Gun Gaaee ||1||

He implants this instruction in our minds, for us to sing the Glorious Praises of the Lord, in peace and poise. ||1||

ਗੁਜਰੀ (ਮਃ ੫) (੧੭) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੪੯੯ ਪੰ. ੧੦

Raag Goojree Guru Arjan Dev

ਸਾਜਨ ਐਸੋ ਸੰਤੁ ਸਹਾਈ ॥

Saajan Aiso Santh Sehaaee ||

O friend, the Saintly Guru is such a helper.

ਗੁਜਰੀ (ਮਃ ੫) (੧੭) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੪੯੯ ਪੰ. ੧੧

Raag Goojree Guru Arjan Dev

ਜਿਸੁ ਭੇਟੇ ਤੂਟਹਿ ਮਾਇਆ ਬੰਧ ਬਿਸਰਿ ਨ ਕਬਹੂੰ ਜਾਈ ॥੧॥ ਰਹਾਉ ॥

Jis Bhaettae Thoottehi Maaeiaa Bandhh Bisar N Kabehoon Jaaee ||1|| Rehaao ||

Meeting Him, the bonds of Maya are released, and one never forgets the Lord. ||1||Pause||

ਗੁਜਰੀ (ਮਃ ੫) (੧੭) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੪੯੯ ਪੰ. ੧੧

Raag Goojree Guru Arjan Dev

ਕਰਤ ਕਰਤ ਅਨਿਕ ਬਹੁ ਭਾਤੀ ਨੀਕੀ ਇਹ ਠਹਰਾਈ ॥

Karath Karath Anik Bahu Bhaathee Neekee Eih Theharaaee ||

Practicing, practicing various actions in so many ways, I came to recognize this as the best way.

ਗੁਜਰੀ (ਮਃ ੫) (੧੭) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੪੯੯ ਪੰ. ੧੨

Raag Goojree Guru Arjan Dev

ਮਿਲਿ ਸਾਧੂ ਹਰਿ ਜਸੁ ਗਾਵੈ ਨਾਨਕ ਭਵਜਲੁ ਪਾਰਿ ਪਰਾਈ ॥੨॥੮॥੧੭॥

Mil Saadhoo Har Jas Gaavai Naanak Bhavajal Paar Paraaee ||2||8||17||

Joining the Company of the Holy, Nanak sings the Glorious Praises of the Lord, and crosses over the terrifying world-ocean. ||2||8||17||

ਗੁਜਰੀ (ਮਃ ੫) (੧੭) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੪੯੯ ਪੰ. ੧੩

Raag Goojree Guru Arjan Dev

ਗੁਜਰੀ ਮਹਲਾ ੫ ॥

Goojaree Mehalaa 5 ||

Goojaree, Fifth Mehl:

ਗੁਜਰੀ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੪੯੯

ਖਿਨ ਮਹਿ ਥਾਪਿ ਉਥਾਪਨਹਾਰਾ ਕੀਮਤਿ ਜਾਇ ਨ ਕਰੀ ॥

Khin Mehi Thhaap Outhhaapanehaaraa Keemath Jaae N Karee ||

In an instant, He establishes and disestablishes; His value cannot be described.

ਗੁਜਰੀ (ਮਃ ੫) (੧੮) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੪੯੯ ਪੰ. ੧੩

Raag Goojree Guru Arjan Dev

ਰਾਜਾ ਰੰਕੁ ਕਰੈ ਖਿਨ ਭੀਤਰਿ ਨੀਚਹ ਜੋਤਿ ਧਰੀ ॥੧॥

Raajaa Rank Karai Khin Bheethar Neecheh Joth Dhharee ||1||

He turns the king into a beggar in an instant, and He infuses splendor into the lowly. ||1||

ਗੁਜਰੀ (ਮਃ ੫) (੧੮) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੪੯੯ ਪੰ. ੧੪

Raag Goojree Guru Arjan Dev

ਧਿਆਈਐ ਅਪਨੋ ਸਦਾ ਹਰੀ ॥

Dhiaaeeai Apano Sadhaa Haree ||

Meditate forever on Your Lord.

ਗੁਜਰੀ (ਮਃ ੫) (੧੮) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੪੯੯ ਪੰ. ੧੪

Raag Goojree Guru Arjan Dev

ਸੋਚ ਅੰਦੇਸਾ ਤਾ ਕਾ ਕਹਾ ਕਰੀਐ ਜਾ ਮਹਿ ਏਕ ਘਰੀ ॥੧॥ ਰਹਾਉ ॥

Soch Andhaesaa Thaa Kaa Kehaa Kareeai Jaa Mehi Eaek Gharee ||1|| Rehaao ||

Why should I feel worry or anxiety, when I am here for only a short time. ||1||Pause||

ਗੁਜਰੀ (ਮਃ ੫) (੧੮) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੪੯੯ ਪੰ. ੧੫

Raag Goojree Guru Arjan Dev

ਤੁਮ੍ਹਰੀ ਟੇਕ ਪੂਰੇ ਮੇਰੇ ਸਤਿਗੁਰ ਮਨ ਸਰਨਿ ਤੁਮ੍ਹਾਰੈ ਪਰੀ ॥

Thumharee Ttaek Poorae Maerae Sathigur Man Saran Thumhaarai Paree ||

You are my support, O my Perfect True Guru; my mind has taken to the protection of Your Sanctuary.

ਗੁਜਰੀ (ਮਃ ੫) (੧੮) ੨:੧ - ਗੁਰੂ ਗ੍ਰੰਥ ਸਾਹਿਬ : ਅੰਗ ੪੯੯ ਪੰ. ੧੫

Raag Goojree Guru Arjan Dev

ਅਚੇਤ ਇਆਨੇ ਬਾਰਿਕ ਨਾਨਕ ਹਮ ਤੁਮ ਰਾਖਹੁ ਧਾਰਿ ਕਰੀ ॥੨॥੯॥੧੮॥

Achaeth Eiaanae Baarik Naanak Ham Thum Raakhahu Dhhaar Karee ||2||9||18||

Nanak, I am a foolish and ignorant child; reach out to me with Your hand, Lord, and save me. ||2||9||18||

ਗੁਜਰੀ (ਮਃ ੫) (੧੮) ੨:੨ - ਗੁਰੂ ਗ੍ਰੰਥ ਸਾਹਿਬ : ਅੰਗ ੪੯੯ ਪੰ. ੧੬

Raag Goojree Guru Arjan Dev

ਗੁਜਰੀ ਮਹਲਾ ੫ ॥

Goojaree Mehalaa 5 ||

Goojaree, Fifth Mehl:

ਗੁਜਰੀ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੪੯੯

ਤੂੰ ਦਾਤਾ ਜੀਆ ਸਭਨਾ ਕਾ ਬਸਹੁ ਮੇਰੇ ਮਨ ਮਾਹੀ ॥

Thoon Dhaathaa Jeeaa Sabhanaa Kaa Basahu Maerae Man Maahee ||

You are the Giver of all beings; please, come to dwell within my mind.

ਗੁਜਰੀ (ਮਃ ੫) (੧੯) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੪੯੯ ਪੰ. ੧੭

Raag Goojree Guru Arjan Dev

ਚਰਣ ਕਮਲ ਰਿਦ ਮਾਹਿ ਸਮਾਏ ਤਹ ਭਰਮੁ ਅੰਧੇਰਾ ਨਾਹੀ ॥੧॥

Charan Kamal Ridh Maahi Samaaeae Theh Bharam Andhhaeraa Naahee ||1||

That heart, within which Your lotus feet are enshrined, suffers no darkness or doubt. ||1||

ਗੁਜਰੀ (ਮਃ ੫) (੧੯) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੪੯੯ ਪੰ. ੧੭

Raag Goojree Guru Arjan Dev

ਠਾਕੁਰ ਜਾ ਸਿਮਰਾ ਤੂੰ ਤਾਹੀ ॥

Thaakur Jaa Simaraa Thoon Thaahee ||

O Lord Master, wherever I remember You, there I find You.

ਗੁਜਰੀ (ਮਃ ੫) (੧੯) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੪੯੯ ਪੰ. ੧੮

Raag Goojree Guru Arjan Dev

ਕਰਿ ਕਿਰਪਾ ਸਰਬ ਪ੍ਰਤਿਪਾਲਕ ਪ੍ਰਭ ਕਉ ਸਦਾ ਸਲਾਹੀ ॥੧॥ ਰਹਾਉ ॥

Kar Kirapaa Sarab Prathipaalak Prabh Ko Sadhaa Salaahee ||1|| Rehaao ||

Show Mercy to me, O God, Cherisher of all, that I may sing Your Praises forever. ||1||Pause||

ਗੁਜਰੀ (ਮਃ ੫) (੧੯) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੪੯੯ ਪੰ. ੧੮

Raag Goojree Guru Arjan Dev

ਸਾਸਿ ਸਾਸਿ ਤੇਰਾ ਨਾਮੁ ਸਮਾਰਉ ਤੁਮ ਹੀ ਕਉ ਪ੍ਰਭ ਆਹੀ ॥

Saas Saas Thaeraa Naam Samaaro Thum Hee Ko Prabh Aahee ||

With each and every breath, I contemplate Your Name; O God, I long for You alone.

ਗੁਜਰੀ (ਮਃ ੫) (੧੯) ੨:੧ - ਗੁਰੂ ਗ੍ਰੰਥ ਸਾਹਿਬ : ਅੰਗ ੪੯੯ ਪੰ. ੧੯

Raag Goojree Guru Arjan Dev

ਨਾਨਕ ਟੇਕ ਭਈ ਕਰਤੇ ਕੀ ਹੋਰ ਆਸ ਬਿਡਾਣੀ ਲਾਹੀ ॥੨॥੧੦॥੧੯॥

Naanak Ttaek Bhee Karathae Kee Hor Aas Biddaanee Laahee ||2||10||19||

O Nanak, my support is the Creator Lord; I have renounced all other hopes. ||2||10||19||

ਗੁਜਰੀ (ਮਃ ੫) (੧੯) ੨:੨ - ਗੁਰੂ ਗ੍ਰੰਥ ਸਾਹਿਬ : ਅੰਗ ੪੯੯ ਪੰ. ੧੯

Raag Goojree Guru Arjan Dev